

ਡਿਪਟੀ ਕਮਿਸ਼ਨਰ ਵੱਲੋਂ ਈਸਾਈ ਭਾਈਚਾਰੇ ਦੀਆਂ ਮੁਸ਼ਕਿਲਾਂ ਸੁਣਨ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ

ਤਰਨਤਾਰਨ, 28 ਅਗਸਤ :

ਈਸਾਈ ਭਾਈਚਾਰੇ ਦੀ ਮੁਸ਼ਕਿਲਾਂ ਸੁਣਨ ਦੇ ਲਈ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਈਸਾਈ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਭਾਈਚਾਰੇ ਦੀ ਮੁਸ਼ਕਿਲਾਂ ਅਤੇ ਮੰਗਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ 'ਤੇ ਜ਼ਿਲ੍ਹਾ ਮਾਲ ਅਫ਼ਸਰ ਅਰਵਿੰਦਰਪਾਲ ਸਿੰਘ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ ਜਗਜੀਤ ਸਿੰਘ ਬੱਲ ਅਤੇ ਪਾਸਟਰ ਵੈਲਫੇਅਰ ਐਸੋਸੀਏਸ਼ਨ ਤਰਨਤਾਰਨ ਵੱਲੋਂ ਪਾਸਟਰ ਸੇਖਾ ਮਸੀਹ, ਪਾਸਟਰ ਵਿਕਟਰ ਹੰਸ, ਪੀਟਰ ਮਸੀਹ, ਸੇਨੂੰ ਮਸੀਹ, ਰੈਵ. ਯਾਕੂਬ ਪੋਲ, ਜੌਰਜ ਮਸੀਹ ਲਾਖਣਾ, ਵਿਲੀਅਮ ਮਸੀਹ, ਸੋਮਨਾਥ, ਰਮੇਸ਼ ਕੁਮਾਰ, ਦੀਪਕ ਜੌਹਲ, ਜਸਬੀਰ ਸਿੰਘ, ਦਲੀਪ ਸਿੰਘ, ਗੁਰਬਖ਼ਸ਼ ਮਸੀਹ, ਸ਼ੇਰ ਸਿੰਘ, ਬਖ਼ਸ਼ੀਸ਼ ਮਸੀਹ ਵੀ ਮੌਜੂਦ ਸਨ।



ਇਸ ਮੌਕੇ 'ਤੇ ਈਸਾਈ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੱਖ-ਵੱਖ ਪਿੰਡਾਂ ਅਤੇ ਕਸਬਿਆਂ ਵਿੱਚ ਕਬਰਸਤਾਨ ਬਣਾਉਣ ਦੇ ਲਈ ਜਗ੍ਹਾ, ਪੱਛੜੀਆਂ ਸ਼੍ਰੇਣੀਆਂ ਨੂੰ ਉਨ੍ਹਾਂ ਦੀ ਮੁੱਢਲੀਆਂ ਸਹੂਲਤਾਂ ਦੇਣ, ਤਰਨਤਾਰਨ ਜ਼ਿਲ੍ਹੇ ਵਿੱਚ ਮਸੀਹ ਕਮਨਊਟੀ ਹਾਲ ਬਣਾਉਣ, ਮਸੀਹ ਭਾਈਚਾਰੇ ਦੇ ਬੱਚਿਆਂ ਨੂੰ ਵਜੀਫੇ ਅਤੇ ਕਿਤਾਬਾਂ ਦੀ ਮੁਫ਼ਤ ਸਹੂਲਤ ਦੇਣ, ਬੇਘਰ ਮਸੀਹ ਭਾਈਚਾਰੇ ਦੇ ਲੋਕਾਂ ਨੂੰ 4 ਮਰਲੇ ਦਾ ਪਲਾਟ ਅਤੇ ਘਰ ਬਣਾਉਣ ਲਈ ਗ੍ਰਾਂਟ ਦੇਣ, ਮਸੀਹ ਭਾਈਚਾਰੇ ਦੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਅਤੇ ਰੋਜ਼ਗਾਰ ਚਲਾਉਣ ਲਈ ਬੈਂਕਾਂ ਤੋਂ ਸਬਸਿਡੀ 'ਤੇ ਲੋਨ ਦੀ ਸਹੂਲਤ ਆਦਿ ਦੀਆਂ ਮੰਗਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ 'ਤੇ ਡਿਪਟੀ ਕਮਿਸ਼ਨਰ ਤਰਨਤਾਰਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਈਸਾਈ ਭਾਈਚਾਰੇ ਦੀ ਮੰਗਾਂ ਸੰਬੰਧੀ ਗੰਭੀਰਤਾ ਨਾਲ ਵਿਚਾਰ ਕਰਕੇ ਉਨ੍ਹਾਂ ਦਾ ਢੁੱਕਵਾਂ ਹੱਲ ਕੀਤਾ ਜਾਵੇਗਾ ਅਤੇ ਰਾਜ ਪੱਧਰੀ ਮੰਗਾਂ ਸੰਬੰਧੀ ਸਰਕਾਰ ਨੂੰ ਲਿਖ ਕੇ ਭੇਜਿਆ ਜਾਵੇਗਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਮਾਲ ਅਫ਼ਸਰ ਅਤੇ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਜਿਹੜੇ ਪਿੰਡਾਂ ਅਤੇ ਕਸਬਿਆਂ ਵਿੱਚ ਕਬਰਸਤਾਨ ਬਣਾਉਣ ਲਈ ਮੰਗ ਕੀਤੀ ਗਈ ਹੈ ਉਥੇ ਪੰਚਾਇਤੀ ਜਮੀਨ ਦੀ ਉਪਲੱਬਧ ਹੋਣ ਸੰਬੰਧੀ ਰਿਪੋਰਟ ਦਿੱਤੀ ਜਾਵੇ ਅਤੇ ਜੇਕਰ ਪੰਚਾਇਤ ਜਮੀਨ ਉਪਲੱਬਧ ਨਹੀਂ ਹੈ ਤਾਂ ਉਸ ਪਿੰਡ ਵਿੱਚ ਜਮੀਨ ਖਰੀਦਣ ਲਈ ਸਰਕਾਰ ਨੂੰ ਲਿਖ ਕੇ ਭੇਜਿਆ ਜਾਵੇ।

-----